

ਬਿਲਾਵਲੁ ਮਹਲਾ ੫ ॥

Bilaaval, Fifth Mehl:

ਨਿੰਦਕੁ ਐਸੇ ਹੀ ਝਰਿ ਪਰੀਐ ॥

Thus, the slanderer crumbles away.

ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥

This is the distinctive sign - listen, O Siblings of Destiny: he collapses like a wall of sand. ||1||Pause||

ਜਉ ਦੇਖੈ ਛਿਦੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥

When the slanderer sees a fault in someone else, he is pleased. Seeing goodness, he is depressed.

ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥

Twenty-four hours a day, he plots, but nothing works. The evil man dies, constantly thinking up evil plans. ||1||

ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥

The slanderer forgets God, death approaches him, and he starts to argue with the humble servant of the Lord.

ਨਾਨਕ ਕਾ ਰਾਖਾ ਆਪਿ ਪ੍ਰਭੂ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥

God Himself, the Lord and Master, is Nanak's protector. What can any wretched person do to him? ||2||9||95||